

ਬਿਲਾਵਲੁ ਮਹਲਾ ੫ ॥  
Bilaaval, Fifth Mehl:

ਬਿਨੁ ਹਰਿ ਕਾਮਿ ਨ ਆਵਤ ਹੇ ॥  
Without the Lord, nothing is of any use.

ਜਾ ਸਿਉ ਰਾਚਿ ਮਾਚਿ ਤੁਮ੍ਹ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥  
You are totally attached to that Enticer Maya; she is enticing you. ||1||Pause||

ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥  
You shall have to leave behind your gold, your woman and your beautiful bed;  
you shall have to depart in an instant.

ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥  
You are entangled in the lures of sexual pleasures, and you are eating  
poisonous drugs. ||1||

ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥  
You have built and adorned a palace of straw, and under it, you light a fire.

ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥  
Sitting all puffed-up in such a castle, you stubborn-minded fool, what do you  
think you will gain? ||2||

ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥  
The five thieves stand over your head and seize you. Grabbing you by your  
hair, they will drive you on.

ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥  
You do not see them, you blind and ignorant fool; intoxicated with ego, you  
just keep sleeping. ||3||

ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥  
The net has been spread out, and the bait has been scattered; like a bird, you  
are being trapped.

ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥  
Says Nanak, my bonds have been broken; I meditate on the True Guru, the  
Primal Being. ||4||2||88||